

*Waheguru Ji Ka Khalsa,
Waheguru Ji Ki Fateh*

Today's Hukamnama

Friday 24-04-2026

ਧਨਾਸਰੀ ਮਹਲਾ ੧ ॥

Dhanaasaree, First Mehl:

ਜੀਉ ਤਪਤੁ ਹੈ ਬਾਰੋ ਬਾਰ ॥

My soul burns, over and over again.

ਮੇਰੀ ਜਿੰਦੜੀ ਮੁੜ ਮੁੜ ਕੇ ਮੱਚਦੀ ਹੈ।

ਤਪਿ ਤਪਿ ਖਪੈ ਬਹੁਤੁ ਬੇਕਾਰ ॥

Burning and burning, it is ruined, and it falls into evil.

ਬਹੁਤ ਦੁਖਾਂਤ੍ਰੁ ਹੋ, ਜਿੰਦੜੀ ਵਿਆਕੁਲ ਹੋ ਜਾਂਦੀ ਹੈ ਅਤੇ ਘਣੇਰਿਆਂ ਪਾਪਾਂ ਦਾ ਸ਼ਿਕਾਰ ਥੀ ਵੰਵਦਾ ਹੈ।

ਜੈ ਤਨਿ ਬਾਣੀ ਵਿਸਰਿ ਜਾਇ ॥

That body, which forgets the Word of the Guru's Bani,

ਜਿਸ ਸਰੀਰ ਨੂੰ ਗੁਰਬਾਣੀ ਭੁੱਲ ਜਾਂਦੀ ਹੈ,

ਜਿਉ ਪਕਾ ਰੋਗੀ ਵਿਲਲਾਇ ॥੧॥

cries out in pain, like a chronic patient. ||1||

ਉਹ ਚਿਰ ਦੇ ਬੀਮਾਰ ਵਾਂਗੂੰ ਵਿਲਕਦਾ ਹੈ।

ਬਹੁਤਾ ਬੋਲਣੁ ਝਖਣੁ ਹੋਇ ॥

To speak too much and babble is useless.

ਜਿਆਦਾ ਬੋਲਣਾ ਸਭ ਬੇਫਾਇਦਾ ਹੈ।

ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥

Even without our speaking, He knows everything. ||1||Pause||

ਸਾਡੇ ਕਹਿਣ ਤੇ ਬਗੈਰ ਹੀ ਉਹ ਸੁਆਮੀ ਸਭ ਕੁਛ ਜਾਣਦਾ ਹੈ। ਠਹਿਰਾਉ।

ਜਿਨਿ ਕਨ ਕੀਤੇ ਅਖੀ ਨਾਕੁ ॥

He created our ears, eyes and nose.

ਉਹ ਹੈ, ਜਿਸ ਨੇ ਸਾਡੇ ਕੰਨ, ਨੇਤ੍ਰ ਅਤੇ ਨੱਕ ਬਣਾਏ ਹਨ।

ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥

He gave us our tongue to speak so fluently.

ਜਿਸ ਨੇ ਤੁਰੰਤ ਬੋਲਣ ਲਈ ਸਾਨੂੰ ਜੀਭ ਦਿੱਤੀ ਹੈ।

ਜਿਨਿ ਮਨੁ ਰਾਖਿਆ ਅਗਨੀ ਪਾਇ ॥

He preserved the mind in the fire of the womb;

ਜਿਸ ਨੇ ਬੰਦੇ ਨੂੰ ਗਰਭ ਦੀ ਅੱਗ ਵਿੱਚ ਪਾ ਕੇ ਬਚਾ ਲਿਆ ਹੈ,

ਵਾਜੈ ਪਵਣੁ ਆਖੈ ਸਭ ਜਾਇ ॥੨॥

at His Command, the wind blows everywhere. ||2||

ਅਤੇ ਜਿਸ ਦੇ ਕਹਿਣ ਤੇ ਸੁਆਸ ਹਰ ਥਾਂ ਵਗਦਾ ਹੈ।

ਜੇਤਾ ਮੋਹੁ ਪਰੀਤਿ ਸੁਆਦ ॥

These worldly attachments, loves and pleasurable tastes,

ਜਿੰਨੀਆਂ ਵੀ ਜ਼ਿਆਦਾ, ਸੰਸਾਰੀ ਲਗਨਾ, ਮੁਹੱਬਤਾਂ ਅਤੇ ਨਿਆਮਤਾਂ ਹਨ,

ਸਭਾ ਕਾਲਖ ਦਾਗਾ ਦਾਗ ॥

all are just black stains.

ਉਹ ਸਮੂਹ ਕਾਲੇ ਧੱਬੇ ਹਨ, ਆਤਮਾ ਤੇ।

ਦਾਗ ਦੋਸ ਮੁਹਿ ਚਲਿਆ ਲਾਇ ॥

One who departs, with these black stains of sin on his face

ਜੋ ਆਪਣੇ ਚਿਹਰੇ ਉਤੇ ਪਾਪ ਦਾ ਠੱਪਾ ਲੁਆ ਕੇ ਤੁਰਦਾ ਹੈ,

ਦਰਗਹ ਬੈਸਣ ਨਾਹੀ ਜਾਇ ॥੩॥

shall find no place to sit in the Court of the Lord. ||3||

ਉਸ ਨੂੰ ਸੁਆਮੀ ਦੇ ਦਰਬਾਰ ਵਿੱਚ ਬਹਿਣ ਨੂੰ ਥਾਂ ਨਹੀਂ ਮਿਲਦੀ।

ਕਰਮਿ ਮਿਲੈ ਆਖਣੁ ਤੇਰਾ ਨਾਉ ॥

By Your Grace, we chant Your Name.

ਤੇਰੀ ਮਿਹਰ ਰਾਹੀਂ ਹੇ ਪ੍ਰਭੂ! ਤੇਰੇ ਨਾਮ ਦਾ ਉਚਾਰਨ ਪ੍ਰਾਪਤ ਹੁੰਦਾ ਹੈ।

ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥

Becoming attached to it, one is saved; there is no other way.

ਜਿਸ ਨਾਲ ਜੁੜ ਕੇ, ਜੀਵ ਪਾਰ ਉਤਰ ਜਾਂਦਾ ਹੈ। ਹੋਰ ਕੋਈ (ਜਰੀਆ) ਜਾਂ (ਜਗ੍ਹਾ) ਹੈ ਹੀ ਨਹੀਂ।

ਜੇ ਕੇ ਡੁਬੈ ਫਿਰਿ ਹੋਵੈ ਸਾਰ ॥

Even if one is drowning, still, he may be saved.

ਜੇਕਰ ਕੋਈ ਜਣਾ ਪਾਪਾਂ ਵਿੱਚ ਡੁੱਬਿਆ ਹੋਇਆ ਭੀ ਹੋਵੇ, ਤਾਂ ਭੀ ਨਾਮ ਦੇ ਰਾਹੀਂ ਉਸ ਦੀ ਸੰਭਾਲ ਹੋ ਜਾਂਦੀ ਹੈ।

ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥

O Nanak, the True Lord is the Giver of all. ||4||3||5||

ਨਾਨਕ ਸੱਚਾ ਆਪਣੀ ਸੱਚਾ ਸੁਆਮੀ ਸਾਰਿਆਂ ਨੂੰ ਦੇਣ ਵਾਲਾ ਹੈ।

ਅੰਗ ੬੬੧